

ਗਉੜੀ ਮਹਲਾ ੫ ॥

Gauree, Fifth Mehl:

ਅਨੂਪ ਪਦਾਰਥੁ ਨਾਮੁ ਸੁਨਹੁ ਸਗਲ ਧਿਆਇਲੇ ਮੀਤਾ ॥

The Naam, the Name of the Lord, is an incomparably beautiful treasure.
Listen, everyone, and meditate on it, O friends.

ਹਰਿ ਅਉਖਧੁ ਜਾ ਕਉ ਗੁਰਿ ਦੀਆ ਤਾ ਕੇ ਨਿਰਮਲ ਚੀਤਾ ॥੧॥ ਰਹਾਉ ॥

Those, unto whom the Guru has given the Lord's medicine - their minds
become pure and immaculate. ||1||Pause||

ਅੰਧਕਾਰੁ ਮਿਟਿਓ ਤਿਹ ਤਨ ਤੇ ਗੁਰਿ ਸਬਦਿ ਦੀਪਕੁ ਪਰਗਾਸਾ ॥

Darkness is dispelled from within that body, in which the Divine Light of the
Guru's Shabad shines.

ਭ੍ਰਮ ਕੀ ਜਾਲੀ ਤਾ ਕੀ ਕਾਟੀ ਜਾ ਕਉ ਸਾਧਸੰਗਤਿ ਬਿਸ੍ਵਾਸਾ ॥੧॥

The noose of doubt is cut away from those who place their faith in the Saadh
Sangat, the Company of the Holy. ||1||

ਤਾਰੀਲੇ ਭਵਜਲੁ ਤਾਰੂ ਬਿਖੜਾ ਬੋਹਿਥ ਸਾਧੂ ਸੰਗਾ ॥

The treacherous and terrifying world-ocean is crossed over, in the boat of the
Saadh Sangat.

ਪੂਰਨ ਹੋਈ ਮਨ ਕੀ ਆਸਾ ਗੁਰੁ ਭੇਟਿਓ ਹਰਿ ਰੰਗਾ ॥੨॥

My mind's desires are fulfilled, meeting the Guru, in love with the Lord. ||2||

ਨਾਮ ਖਜਾਨਾ ਭਗਤੀ ਪਾਇਆ ਮਨ ਤਨ ਤ੍ਰਿਪਤਿ ਅਘਾਏ ॥

The devotees have found the treasure of the Naam; their minds and bodies
are satisfied and satiated.

ਨਾਨਕ ਹਰਿ ਜੀਉ ਤਾ ਕਉ ਦੇਵੈ ਜਾ ਕਉ ਹੁਕਮੁ ਮਨਾਏ ॥੩॥੧੨॥੧੩੩॥

O Nanak, the Dear Lord gives it only to those who surrender to the Lord's
Command. ||3||12||133||